



## ਆਸਟ੍ਰੇਲੀਆ ਦੇ ਵਿੱਚੋਂ ਦੀ ਲੰਘਣਾ

ਇਸ ਸਫੇ ਉਪਰ

- [ਆਸਟ੍ਰੇਲੀਆ ਦੇ ਵਿੱਚੋਂ ਦੀ ਲੰਘਣ ਲਈ ਵੀਜ਼ਾ ਜ਼ਰੂਰਤਾਂ](#)
- [ਟਰਾਂਜ਼ਿਟ ਵੇਲੇ ਦੂਸਰਿਆਂ ਤੋਂ ਪਰ੍ਹਾਂ ਰਹਿਣ ਦੇ ਪ੍ਰਬੰਧ](#)

ਜੇਕਰ ਤੁਸੀਂ ਆਸਟ੍ਰੇਲੀਆ ਦੇ ਵਿੱਚੋਂ ਦੀ 72 ਘੰਟਿਆਂ ਜਾਂ ਘੱਟ ਸਮੇਂ ਲਈ ਲੰਘ ਰਹੇ ਹੋ ਤਾਂ ਤੁਹਾਨੂੰ ਆਪਣੇ ਆਪ ਹੀ ਛੇਟ ਹੈ (ਅਤੇ ਤੁਹਾਨੂੰ ਛੇਟ ਲਈ ਬੇਨਤੀ ਕਰਨ ਦੀ ਲੋੜ ਨਹੀਂ ਹੈ)।

ਅਗਲੀ ਫਲਾਈਟ ਦੀ ਉਡੀਕ ਕਰਦੇ ਸਮੇਂ ਜੇ ਤੁਹਾਡੀ ਮਨਸ਼ਾ ਆਸਟ੍ਰੇਲੀਆ ਵਿੱਚ 72 ਘੰਟਿਆਂ ਤੋਂ ਜ਼ਿਆਦਾ ਰੁਕਣ ਦੀ ਹੈ, ਤੁਹਾਨੂੰ ਆਸਟ੍ਰੇਲੀਆ ਦੇ ਵਿੱਚੋਂ ਦੀ ਲੰਘਦਾ ਹੋਇਆ ਨਹੀਂ ਮੰਨਿਆ ਜਾਂਦਾ ਹੈ ਅਤੇ ਤੁਹਾਨੂੰ ਆਸਟ੍ਰੇਲੀਆ ਦੀਆਂ ਸਫਰ ਦੀਆਂ ਪਾਬੰਦੀਆਂ ਵਿੱਚੋਂ ਛੇਟ ਲੈਣ ਲਈ ਬੇਨਤੀ ਕਰਨ ਦੀ ਲੋੜ ਪਵੇਗੀ।

ਜਿਸ ਵੀ ਰਾਜ ਜਾਂ ਕੇਂਦਰ ਪ੍ਰਦੇਸ਼ ਵਿੱਚ ਤੁਸੀਂ ਪਹੁੰਚੇ ਹੋ ਤੁਸੀਂ ਉਹਨਾਂ ਦੀਆਂ ਦੂਸਰਿਆਂ ਤੋਂ ਪਰ੍ਹਾਂ ਰਹਿਣ ਦੀਆਂ ਲੋੜਾਂ ਦਾ ਲਾਜ਼ਮੀ ਪਾਲਣ ਕਰੋ।

### ਆਸਟ੍ਰੇਲੀਆ ਦੇ ਵਿੱਚੋਂ ਦੀ ਲੰਘਣ ਲਈ ਵੀਜ਼ਾ ਜ਼ਰੂਰਤਾਂ

ਆਸਟ੍ਰੇਲੀਆ ਦੇ ਵਿੱਚੋਂ ਦੀ ਲੰਘਣ ਲਈ ਤੁਹਾਡੇ ਕੋਲ ਲਾਜ਼ਮੀ ਵੈਧ ਵੀਜ਼ਾ ਹੋਣਾ ਚਾਹੀਦਾ ਹੈ ਜਾਂ ਤੁਸੀਂ [ਬਿਨਾਂ ਵੀਜ਼ੇ ਤੋਂ ਲੰਘਣ \(TWOV\) ਵਾਲੇ ਯੋਗ ਦੇਸ਼ ਤੋਂ ਹੋਣੇ ਚਾਹੀਦੇ ਹੋ।](#)

ਜੇ ਤੁਹਾਡੇ ਕੋਲ ਵੈਧ ਵੀਜ਼ਾ ਨਹੀਂ ਹੈ ਜਾਂ ਤੁਸੀਂ TWOV ਦੇ ਯੋਗ ਨਹੀਂ ਹੋ ਤਾਂ ਤੁਸੀਂ ਆਸਟ੍ਰੇਲੀਆ ਵਿੱਚ ਦਾਖਲ ਹੋਣ ਲਈ ਵੀਜ਼ੇ ਵਾਸਤੇ ਅਰਜ਼ੀ ਜ਼ਰੂਰ ਦਿਓ।

ਆਸਟ੍ਰੇਲੀਆ ਦੇ ਵਿੱਚੋਂ ਦੀ 72 ਘੰਟਿਆਂ ਤੱਕ ਲੰਘਣ ਲਈ [ਟਰਾਂਜ਼ਿਟ ਵੀਜ਼ੇ \(ਸਬਕਲਾਸ 771\)](#) ਲਈ ਅਰਜ਼ੀ ਦਿਓ।

ਜੇ ਤੁਹਾਨੂੰ ਲੰਬੇ ਸਮੇਂ ਲਈ ਰਹਿਣ ਦੀ ਲੋੜ ਹੈ, ਅਤੇ ਤੁਸੀਂ ਵਿੱਚੋਂ ਦੀ ਨਹੀਂ ਲੰਘ ਰਹੇ ਹੋ ਤਾਂ ਤੁਹਾਨੂੰ ਵੱਖਰੀ ਤਰ੍ਹਾਂ ਦੇ ਵੀਜ਼ੇ ਲਈ ਲਾਜ਼ਮੀ ਅਰਜ਼ੀ ਦੇਣੀ ਚਾਹੀਦੀ ਹੈ। ਵੇਖੋ [ਆਪਣੇ ਵੀਜ਼ਾ ਵਿਕਲਪਾਂ ਦੀ ਪੜਚੋਲ](#) ਅਤੇ [ਆਸਟ੍ਰੇਲੀਆ ਵਿੱਚ ਆਉਣਾ](#)।

### ਟਰਾਂਜ਼ਿਟ ਵੇਲੇ ਦੂਸਰਿਆਂ ਤੋਂ ਪਰ੍ਹਾਂ ਰਹਿਣ ਦੇ ਪ੍ਰਬੰਧ

ਜਿਸ ਵੀ ਰਾਜ ਜਾਂ ਕੇਂਦਰ ਪ੍ਰਦੇਸ਼ ਵਿੱਚ ਤੁਸੀਂ ਪਹੁੰਚੇ ਹੋ ਤੁਸੀਂ ਉਹਨਾਂ ਦੀਆਂ [ਦੂਸਰਿਆਂ ਤੋਂ ਪਰ੍ਹਾਂ ਰਹਿਣ ਦੀਆਂ ਲੋੜਾਂ](#) ਦਾ ਲਾਜ਼ਮੀ ਪਾਲਣ ਕਰੋ। ਜਦੋਂ ਕਿ ਤੁਸੀਂ ਆਪਣੀ ਅਗਲੀ ਫਲਾਈਟ ਦੀ ਉਡੀਕ ਕਰ ਰਹੇ ਹੋ, ਤੁਹਾਨੂੰ ਹੋਟਲ ਵਾਲੀ ਰਿਹਾਇਸ਼ ਵਿੱਚ ਰਹਿਣਾ ਪੈ ਸਕਦਾ ਹੈ ਅਤੇ ਤੁਹਾਨੂੰ ਰਹਿਣ ਵਾਸਤੇ ਭੁਗਤਾਨ ਕਰਨ ਲਈ ਕਿਹਾ ਜਾ ਸਕਦਾ ਹੈ। ਦੂਸਰਿਆਂ ਤੋਂ ਪਰ੍ਹਾਂ ਰਹਿਣ ਦੀਆਂ ਜ਼ਰੂਰਤਾਂ ਬਾਰੇ ਜਾਣਕਾਰੀ ਲੈਣ ਲਈ ਸਬੰਧਿਤ [ਰਾਜ ਜਾਂ ਕੇਂਦਰੀ ਪ੍ਰਦੇਸ਼ ਸਰਕਾਰ ਦੇ ਸਿਹਤ ਵਿਭਾਗ](#) ਨਾਲ ਸੰਪਰਕ ਕਰੋ।